



## ਆਪਣੇ ਬੱਚੇ ਨੂੰ ਫਾਰਮੂਲਾ ਦੁੱਧ ਪਿਲਾਉਣਾ ਸੁਰੱਖਿਅਤ ਢੰਗ ਨਾਲ ਫਾਰਮੂਲਾ ਬਣਾਉਣਾ ਅਤੇ ਸਟੋਰ ਕਰਨਾ

### Feeding Your Baby Formula Safely Making and Storing Formula

ਮਨੁੱਖੀ ਦੁੱਧ (ਛਾਤੀ ਦਾ ਦੁੱਧ) ਉਹ ਇਕੱਲਾ ਭੋਜਨ ਹੈ ਜਿਸ ਦੀ ਲੋੜ ਤੁਹਾਡੇ ਬੱਚੇ ਨੂੰ ਜੀਵਨ ਦੇ ਪਹਿਲੇ 6 ਮਹੀਨਿਆਂ ਵਿੱਚ ਹੁੰਦੀ ਹੈ। 6 ਮਹੀਨਿਆਂ ਦੇ ਬਾਅਦ ਠੋਸ ਭੋਜਨ ਦੇ ਨਾਲ ਛਾਤੀ ਦਾ ਦੁੱਧ ਪਿਲਾਉਣਾ ਜਾਰੀ ਰੱਖੋ ਜਦੋਂ ਤਕ ਤੁਹਾਡਾ ਬੱਚਾ 2 ਸਾਲ ਜਾਂ ਇਸਤੋਂ ਵੱਡਾ ਨਹੀਂ ਹੁੰਦਾ।

ਮਾਤਾ-ਪਿਤਾ ਕਾਰਨਾਂ ਕਰਕੇ ਆਪਣੇ ਬੱਚੇ ਨੂੰ ਫਾਰਮੂਲਾ ਦੇ ਸਕਦੇ ਹਨ। ਜਿਆਦਾਤਰ ਫਾਰਮੂਲਾ-ਖਾਣ ਵਾਲੇ ਬੱਚਿਆਂ ਲਈ ਗਾਂ ਦੇ ਦੁੱਧ ਤੋਂ ਬਣੇ ਸਟੋਰ ਤੋਂ ਖਰੀਦੇ ਗਏ ਸ਼ਿਸ਼੍ਟ ਫਾਰਮੂਲੇ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਜਦੋਂ ਤੱਕ ਤੁਹਾਡਾ ਬੱਚਾ 9 ਤੋਂ 12 ਮਹੀਨਿਆਂ ਦਾ ਨਹੀਂ ਹੁੰਦਾ ਉਦੋਂ ਤੱਕ ਸ਼ਿਸ਼੍ਟ ਫਾਰਮੂਲਾ ਪੇਸ਼ ਕਰੋ।

ਸੋਇਆ-ਅਧਾਰਤ ਬੱਚਿਆਂ ਦੇ ਫਾਰਮੂਲਿਆਂ ਦੀ ਸਿਰਫ ਉਹਨਾਂ ਬੱਚਿਆਂ ਲਈ ਸਿਫਾਰਸ਼ ਕੀਤੀ ਜਾਂਦੀ ਹੈ ਜਿਨ੍ਹਾਂ ਨੂੰ ਗਲੈਕਟੋਸੀਮੀਆ (ਗ-ਲੈਕ-ਟੋ-ਸੀ-ਮੀ-ਆਹ) ਨਾਮਕ ਮੈਡੀਕਲ ਅਵਸਥਾ ਹੁੰਦੀ ਹੈ ਜਾਂ ਉਹ ਬੱਚੇ ਜੋ ਧਾਰਮਿਕ ਜਾਂ ਸਭਿਆਚਾਰਕ ਕਾਰਨਾਂ ਕਰਕੇ ਡੇਅਰੀ ਨਹੀਂ ਪੀਂਦੇ।

ਆਪਣੇ ਬੱਚੇ ਨੂੰ ਘਰ-ਬਣਾਇਆ ਸ਼ਿਸ਼੍ਟ ਫਾਰਮੂਲਾ, ਗਾਂ ਦਾ ਦੁੱਧ ਜਾਂ ਹੋਰ ਜਾਨਵਰ ਦਾ ਦੁੱਧ ਨਾ ਪਿਲਾਓ। ਉਹ ਸੁਰੱਖਿਅਤ ਨਹੀਂ ਹਨ ਅਤੇ ਤੁਹਾਡੇ ਬੱਚੇ ਨੂੰ ਪੂਰਾ ਪੋਸ਼ਣ ਨਹੀਂ ਦਿੰਦੇ ਜਿਸ ਦੀ ਉਨ੍ਹਾਂ ਨੂੰ ਵਧਣ ਅਤੇ ਵਿਕਸਿਤ ਹੋਣ ਦੀ ਜ਼ਰੂਰਤ ਹੁੰਦੀ ਹੈ।

ਜੇ ਤੁਹਾਨੂੰ ਆਪਣੇ ਬੱਚੇ ਨੂੰ ਦੁੱਧ ਪਿਲਾਉਣ ਬਾਰੇ ਸਵਾਲ ਜਾਂ ਚਿੰਤਾਵਾਂ ਹਨ, ਤਾਂ ਆਪਣੇ ਸਿਹਤ ਦੇਖਭਾਲ ਪ੍ਰਦਾਤਾ, ਜਨਤਕ ਸਿਹਤ ਨਰਸ ਜਾਂ ਲੈਕਟੇਸ਼ਨ ਸਲਾਹਕਾਰ ਨਾਲ ਸੰਪਰਕ ਕਰੋ। ਤੁਸੀਂ ਇੱਕ ਰਜਿਸਟਰਡ ਨਰਸ ਜਾਂ ਰਜਿਸਟਰਡ ਡਾਈਟੀਸ਼ੀਅਨ ਨਾਲ ਗੱਲ ਕਰਨ ਵਾਸਤੇ 8-1-1 ਤੇ ਹੈਲਥਲਿੰਕ ਬੀ ਸੀ ਨੂੰ ਫੋਨ ਵੀ ਕਰ ਸਕਦੇ ਹੋ।

#### ਸ਼ਿਸ਼੍ਟ ਫਾਰਮੂਲੇ ਦੀਆਂ ਵੱਖ ਵੱਖ ਕਿਸਮਾਂ ਕੀ ਹਨ?

ਇੱਥੋਂ ਤਿੰਨ ਕਿਸਮਾਂ ਦੇ ਸਟੋਰ ਤੋਂ ਖਰੀਦੇ ਫਾਰਮੂਲੇ ਹਨ: ਪਿਲਾਉਣ ਲਈ ਤਿਆਰ, ਗਾਤਾ ਤਰਲ ਅਤੇ ਪਾਊਡਰ। ਪਿਲਾਉਣ ਲਈ ਤਿਆਰ ਅਤੇ ਗਾਤਾ ਤਰਲ ਰੋਗਾਣੂੰਹੀਣ (ਕੀਟਾਣੂੰਹਾਂ ਤੋਂ ਮੁਕਤ) ਹੁੰਦੇ ਹਨ ਜਦੋਂ ਤੱਕ ਉਹ ਖੋਲ੍ਹੇ ਨਹੀਂ ਜਾਂਦੇ। ਪਾਊਡਰ ਫਾਰਮੂਲਾ ਰੋਗਾਣੂੰਹੀਣ ਨਹੀਂ ਹੁੰਦਾ। ਕਿਸ ਕਿਸਮ ਦਾ ਫਾਰਮੂਲਾ ਪੇਸ਼ ਕਰਨਾ ਹੈ ਇਸ ਬਾਰੇ ਜਾਣਕਾਰੀ ਲਈ, HealthLinkBC File #69a ਆਪਣੇ ਬੱਚੇ ਨੂੰ ਫਾਰਮੂਲਾ ਦੁੱਧ ਪਿਲਾਉਣ: ਤੁਹਾਡੇ ਸ਼ੁਰੂ ਕਰਨ ਤੋਂ ਪਹਿਲਾਂ ਵੇਖੋ।

#### ਫਾਰਮੂਲਾ ਬਣਾਉਣ ਲਈ ਮੈਂ ਬੋਤਲਾਂ ਅਤੇ ਉਪਕਰਣਾਂ ਨੂੰ ਕਿਵੇਂ ਸਾਫ਼ ਅਤੇ ਕੀਟਾਣੂੰ-ਰਹਿਤ ਕਰ ਸਕਦੀ/ਦਾ ਹਾਂ?

ਹਰ ਵਾਰ ਜਦੋਂ ਤੁਸੀਂ ਫਾਰਮੂਲਾ ਬਣਾਓ, ਬੋਤਲਾਂ ਅਤੇ ਉਪਕਰਣਾਂ ਨੂੰ ਧੋਵੋ, ਫਿਰ ਕੀਟਾਣੂੰ-ਰਹਿਤ ਕਰੋ। ਰੋਗਾਣੂੰ ਰਹਿਤ ਕਰਨ ਦਾ ਮਤਲਬ ਕੋਈ ਵੀ ਅਜਿਹੇ ਰੋਗਾਣੂੰਹਾਂ ਨੂੰ ਮਾਰਨਾ ਹੈ ਜਿਹੜੇ ਤੁਹਾਡੇ ਬੱਚੇ ਨੂੰ ਬੀਮਾਰ ਕਰ ਸਕਦੇ ਹਨ।

#### ਸਾਫ਼ ਕਰਨ ਲਈ:

1. ਭੋਜਨ ਦੇ ਉਪਕਰਣ ਜਿਵੇਂ ਬੋਤਲਾਂ, ਮਾਪਣ ਵਾਲੇ ਕੱਪ ਅਤੇ ਚੱਸਚ ਇਕੱਠੇ ਕਰੋ
2. ਆਪਣੇ ਹੱਥ ਸਾਬਣ ਅਤੇ ਕੋਸੇ ਪਾਣੀ ਨਾਲ ਧੋਵੋ। ਸਾਫ਼ ਤੌਲੀਏ ਨਾਲ ਸੁਕਾਓ
3. ਆਪਣਾ ਸਿੰਕ ਅਤੇ ਕਾਰਜ ਖੇਤਰ ਸਾਬਣ ਅਤੇ ਕੋਸੇ ਪਾਣੀ ਨਾਲ ਧੋਵੋ
4. ਸਾਰੀਆਂ ਬੋਤਲਾਂ ਅਤੇ ਉਪਕਰਣ ਗਰਮ, ਸਾਬਣ ਵਾਲੇ ਪਾਣੀ ਵਿਚ ਧੋਵੋ। ਬੋਤਲਾਂ ਅਤੇ ਨਿੱਪਲ ਨੂੰ ਅੰਦਰੋਂ ਸਾਫ਼ ਕਰਨ ਲਈ ਇੱਕ ਬੋਤਲ ਵਾਲੇ ਬੁਰਸ਼ ਦੀ ਵਰਤੋਂ ਕਰੋ। ਸਿਰਫ ਉਸ ਬੁਰਸ਼ ਦੀ ਵਰਤੋਂ ਬੋਤਲਾਂ ਅਤੇ ਨਿੱਪਲ ਸਾਫ਼ ਕਰਨ ਲਈ ਕਰੋ
5. ਸਾਰੀਆਂ ਚੀਜ਼ਾਂ ਨੂੰ ਗਰਮ ਪਾਣੀ ਵਿਚ ਖੰਗਾਲੋ

#### ਰੋਗਾਣੂੰ ਮੁਕਤ ਕਰਨ ਲਈ:

1. ਸਾਫ਼ ਸਪਲਾਈਆਂ ਨੂੰ ਵੱਡੇ ਪਤੀਲੇ ਵਿਚ ਰੱਖੋ
2. ਪਤੀਲੇ ਨੂੰ ਉਦੋਂ ਤਕ ਪਾਣੀ ਨਾਲ ਭਰੋ ਜਦੋਂ ਤਕ ਹਰ ਚੀਜ਼ ਪਾਣੀ ਨਾਲ ਢੱਕੀ ਨਹੀਂ ਜਾਂਦੀ। ਪਤੀਲੇ ਨੂੰ ਨਾ ਢੱਕੋ
3. ਪਾਣੀ ਨੂੰ ਉਬਾਲ ਤੱਕ ਲਿਆਓ ਅਤੇ 2 ਮਿੰਟ ਲਈ ਉਬਾਲੋ
4. ਪਤੀਲੇ ਵਿਚੋਂ ਸਾਰੀਆਂ ਚੀਜ਼ਾਂ ਨੂੰ ਕੱਢਣ ਲਈ ਰੋਗਾਣੂੰ-ਮੁਕਤ ਚਿਮਟੇ ਚੀਜ਼ ਵਰਤੋਂ ਕਰੋ। ਜੇ ਤੁਸੀਂ ਇਨ੍ਹਾਂ ਚੀਜ਼ਾਂ ਦੀ ਵਰਤੋਂ ਉਸੇ ਸਮੇਂ ਨਹੀਂ ਕਰਦੇ, ਤਾਂ ਉਨ੍ਹਾਂ ਨੂੰ ਸਾਫ਼ ਪੇਪਰ ਟਾਵਲ ਜਾਂ ਕੱਪੜੇ 'ਤੇ ਹਵਾ ਨਾਲ ਸੁੱਕਣ ਦਿਓ। ਜਦੋਂ ਉਹ ਸੁੱਕ ਜਾਣ, ਉਨ੍ਹਾਂ ਨੂੰ ਢਕੋ ਅਤੇ ਸਾਫ਼ ਜਗ੍ਹਾ 'ਤੇ ਰੱਖੋ। ਕਿਸੇ ਵੀ ਉਪਕਰਣ ਦੇ ਅੰਦਰਲੇ ਭਾਗ ਨੂੰ ਨਾ ਛੁਹੋ ਜੋ ਫਾਰਮੂਲੇ ਦੇ ਸੰਪਰਕ ਵਿੱਚ ਆ ਸਕਦਾ ਹੈ

ਜੇ ਤੁਸੀਂ ਰੋਗਾਣੂੰ ਮੁਕਤ ਕਰਨ ਲਈ ਘਰੇਲੂ ਸਟਰਲਾਈਜ਼ਰ ਸਿਸਟਮ ਦੀ ਵਰਤੋਂ ਕਰਦੇ ਹੋ, ਨਿਰਮਾਤਾ ਦੀਆਂ ਹਿਦਾਇਤਾਂ ਦੀ ਪਾਲਣਾ ਕਰੋ। ਡਿਸਵਾਸ਼ਰ ਰੋਗਾਣੂੰ ਮੁਕਤ ਨਹੀਂ ਕਰਦੇ।

#### ਮੈਂ ਪਿਲਾਉਣ-ਲਈ-ਤਿਆਰ ਫਾਰਮੂਲੇ ਨੂੰ ਕਿਵੇਂ ਤਿਆਰ ਅਤੇ ਸਟੋਰ ਕਰਾਂ?

ਪਿਲਾਉਣ-ਲਈ-ਤਿਆਰ ਫਾਰਮੂਲੇ ਵਿਚ ਪਾਣੀ ਨਾ ਮਿਲਾਓ। ਇਕ ਸਾਫ਼ ਅਤੇ ਕੀਟਾਣੂੰ-ਰਹਿਤ ਬੋਤਲ ਵਿਚ ਉਨ੍ਹੀ ਮਾਤਰਾ ਪਾਓ, ਜਿਨੀ ਤੁਹਾਨੂੰ ਲਗਦਾ ਹੈ ਤੁਹਾਡਾ ਬੱਚਾ ਪੀਵੇਗਾ।

ਫਾਰਮੂਲੇ ਦੇ ਨਾ-ਖੁੱਲੇ ਕੈਨਾਂ ਨੂੰ ਠੰਡੀ, ਸੁੱਕੀ ਜਗ੍ਹਾ ਤੇ ਸਟੋਰ ਕਰੋ। ਫਾਰਮੂਲੇ ਦੇ ਖੁੱਲ੍ਹੇ ਕੈਨਾਂ ਨੂੰ ਫਾਰਿਜ ਵਿਚ ਸਟੋਰ ਕਰੋ। ਖੁੱਲ੍ਹੇ ਕੈਨਾਂ ਨੂੰ ਪਲਾਸਟਿਕ ਦੇ ਢੱਕਣਾਂ ਜਾਂ ਪਲਾਸਟਿਕ ਦੇ ਰੈਪ ਨਾਲ ਢੱਕੋ। ਕੈਨਾਂ ਨੂੰ 48 ਘੰਟਿਆਂ ਬਾਅਦ ਸੁੱਟੋ ਜਾਂ ਲੇਬਲ ਦੀਆਂ ਹਦਾਇਤਾਂ ਦੀ ਪਾਲਣਾ ਕਰੋ।

#### ਮੈਂ ਗਾੜ੍ਹ ਤਰਲ ਫਾਰਮੂਲੇ ਨੂੰ ਕਿਵੇਂ ਬਣਾਵਾਂ ਅਤੇ ਸਟੋਰ ਕਰਾਂ?

ਗਾੜ੍ਹ ਤਰਲ ਫਾਰਮੂਲਾ ਬਣਾਉਣ ਲਈ, ਇਨ੍ਹਾਂ ਕਦਮਾਂ ਦੀ ਪਾਲਣਾ ਕਰੋ:

1. ਇਕ ਕੇਤਲੀ ਜਾਂ ਪਤੀਲੇ ਵਿਚ ਪਾਣੀ ਨੂੰ ਸਟੋਵ 'ਤੇ 2 ਮਿੰਟ ਲਈ ਉਬਾਲੋ। ਜੇ ਤੁਸੀਂ ਇਕ ਕੇਤਲੀ ਦੀ ਵਰਤੋਂ ਕਰਦੇ ਹੋ, ਤਾਂ ਇਹ ਸੁਨਿਸ਼ਚਿਤ ਕਰੋ ਕਿ ਪਾਣੀ ਉਬਲਣਾ ਸ਼ੁਰੂ ਹੁੰਦੇ ਹੀ ਉਹ ਆਪਣੇ ਆਪ ਬੰਦ ਨਾ ਹੋਵੇ।
  2. ਉਬਲੇ ਹੋਏ ਪਾਣੀ ਨੂੰ ਫਾਰਮੂਲੇ ਨਾਲ ਮਿਲਾਉਣ ਤੋਂ ਪਹਿਲਾਂ ਕਮਰੇ ਦੇ ਤਾਪਮਾਨ 'ਤੇ ਠੰਡਾ ਹੋਣ ਦਿਓ।
  3. ਲੇਬਲ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ, ਫਾਰਮੂਲੇ ਨੂੰ ਧਿਆਨ ਨਾਲ ਮਾਪੋ ਅਤੇ ਮਿਲਾਓ। ਲੇਬਲ ਤੁਹਾਨੂੰ ਦੱਸੇਗਾ ਕਿ ਕਿੰਨਾ ਗਾੜ੍ਹ ਤੁਰਲ ਅਤੇ ਪਾਣੀ ਦੀ ਵਰਤੋਂ ਕਰਨੀ ਹੈ।
- ਜੇ ਤੁਸੀਂ ਇੱਕ ਸਮੇਂ ਵਿੱਚ 1 ਤੋਂ ਵੱਧ ਬੋਤਲਾਂ ਬਣਾਉਂਦੇ ਹੋ, ਤਾਂ ਉਨ੍ਹਾਂ ਨੂੰ ਠੰਡੇ ਚੱਲ ਰਹੇ ਪਾਣੀ ਦੇ ਹੇਠਾਂ ਜਾਂ ਠੰਡੇ ਪਾਣੀ ਅਤੇ ਬਰਫ਼ ਨਾਲ ਭਰੇ ਕਟੋਰੇ ਵਿੱਚ ਤੇਜ਼ੀ ਨਾਲ ਠੰਡਾ ਕਰੋ। ਉਨ੍ਹਾਂ ਨੂੰ ਫਰਿੱਜ ਵਿੱਚ ਸਟੋਰ ਕਰੋ ਅਤੇ 24 ਘੰਟਿਆਂ ਦੇ ਅੰਦਰ ਉਨ੍ਹਾਂ ਦੀ ਵਰਤੋਂ ਕਰੋ।

ਫਾਰਮੂਲੇ ਦੇ ਨਾ-ਖੁੱਲੇ ਕੈਨਾਂ ਨੂੰ ਠੰਡੀ, ਸੁੱਕੀ ਜਗ੍ਹਾ ਤੇ ਸਟੋਰ ਕਰੋ। ਫਾਰਮੂਲੇ ਦੇ ਖੁੱਲੇ ਕੈਨਾਂ ਨੂੰ ਫਰਿੱਜ ਵਿੱਚ ਸਟੋਰ ਕਰੋ। ਖੁੱਲੇ ਕੈਨਾਂ ਨੂੰ ਪਲਾਸਟਿਕ ਦੇ ਢੱਕਣਾਂ ਜਾਂ ਪਲਾਸਟਿਕ ਦੇ ਰੈਪ ਨਾਲ ਢੱਕੋ। ਕੈਨਾਂ ਨੂੰ 48 ਘੰਟਿਆਂ ਬਾਅਦ ਸੁੱਟ ਦਿਓ ਜਾਂ ਲੇਬਲ ਦੀਆਂ ਹਦਾਇਤਾਂ ਦੀ ਪਾਲਣਾ ਕਰੋ।

### ਮੈਂ ਪਾਊਡਰ ਫਾਰਮੂਲਾ ਕਿਵੇਂ ਬਣਾਵਾਂ ਅਤੇ ਸਟੋਰ ਕਰਾਂ?

ਪਾਊਡਰ ਫਾਰਮੂਲਾ ਬਣਾਉਣ ਦਾ ਸਭ ਤੋਂ ਸੁਰੱਖਿਅਤ ਤਰੀਕਾ ਇਹ ਹੈ ਕਿ ਇਨ੍ਹਾਂ ਕਦਮਾਂ ਦੀ ਪਾਲਣਾ ਕਰੋ:

1. ਇਕ ਕੇਤਲੀ ਜਾਂ ਪਤੀਲੇ ਵਿਚ ਪਾਣੀ ਨੂੰ ਸਟੋਵ 'ਤੇ 2 ਮਿੰਟ ਲਈ ਉਬਾਲੋ। ਜੇ ਤੁਸੀਂ ਇਕ ਕੇਤਲੀ ਦੀ ਵਰਤੋਂ ਕਰਦੇ ਹੋ, ਤਾਂ ਇਹ ਸੁਨਿਸ਼ਚਿਤ ਕਰੋ ਕਿ ਪਾਣੀ ਉਬਲਣਾ ਸ਼ੁਰੂ ਹੁੰਦੇ ਹੀ ਉਹ ਆਪਣੇ ਆਪ ਬੰਦ ਨਾ ਹੋਵੇ।
2. ਉਬਲੇ ਹੋਏ ਪਾਣੀ ਨੂੰ 70°C (158°F) ਤੋਂ ਵੱਧ ਠੰਡਾ ਨਾ ਹੋਣ ਦਿਓ। 70°C (158°F) ਤੋਂ ਘੱਟ ਪਾਣੀ ਹਾਨੀਕਾਰਕ ਕੀਟਾਣੂਆਂ ਨੂੰ ਮਾਰਨ ਲਈ ਲੋੜੀਦਾ ਗਰਮ ਨਹੀਂ ਹੁੰਦਾ ਜੋ ਪਾਊਡਰ ਵਿੱਚ ਹੋ ਸਕਦੇ ਹਨ। ਤਾਪਮਾਨ ਦੀ ਜਾਂਚ ਕਰਨ ਲਈ ਡਿਜੀਟਲ ਬਰਮਾਰੀਟਰ ਦੀ ਵਰਤੋਂ ਕਰੋ।
3. ਪਾਣੀ ਅਤੇ ਫਾਰਮੂਲੇ ਨੂੰ ਮਾਪਣ ਅਤੇ ਮਿਲਾਉਣ ਲਈ ਫਾਰਮੂਲੇ ਦੇ ਲੇਬਲ ਦੀਆਂ ਦਿਸ਼ਾਵਾਂ ਦੀ ਪਾਲਣਾ ਕਰੋ। ਲੇਬਲ ਤੁਹਾਨੂੰ ਦੱਸੇਗਾ ਕਿ ਕਿੰਨਾ ਫਾਰਮੂਲਾ ਪਾਊਡਰ ਅਤੇ ਪਾਣੀ ਵਰਤਣਾ ਹੈ।
4. ਫਾਰਮੂਲੇ ਨੂੰ ਪਿਲਾਉਣ ਦੇ ਤਾਪਮਾਨ ਤੱਕ ਠੰਡਾ ਕਰੋ ਅਤੇ ਉਸੇ ਵੇਲੇ ਵਰਤੋਂ।

ਜੇ ਤੁਸੀਂ ਇਕ ਵਾਰ ਵਿੱਚ 1 ਤੋਂ ਜ਼ਿਆਦਾ ਬੋਤਲ ਬਣਾਉਂਦੇ ਹੋ, ਤਾਂ ਬੋਤਲਾਂ ਨੂੰ ਠੰਡੇ ਚੱਲ ਰਹੇ ਪਾਣੀ ਦੇ ਹੇਠਾਂ ਜਾਂ ਠੰਡੇ ਪਾਣੀ ਅਤੇ ਬਰਫ਼ ਨਾਲ ਭਰੋ ਕਟੋਰੇ ਵਿੱਚ ਤੇਜ਼ੀ ਨਾਲ ਠੰਡਾ ਕਰੋ। ਉਨ੍ਹਾਂ ਨੂੰ ਫਰਿੱਜ ਵਿੱਚ ਸਟੋਰ ਕਰੋ ਅਤੇ ਮਿਸ਼ਰਿਤ ਫਾਰਮੂਲੇ ਨੂੰ 24 ਘੰਟਿਆਂ ਦੇ ਅੰਦਰ ਵਰਤੋਂ।

ਸਿਹਤਮੰਦ, ਪੂਰੀ-ਮਿਆਦ 'ਤੇ ਪੈਦਾ ਹੋਏ ਬੱਚਿਆਂ ਲਈ, ਤੁਸੀਂ ਉਸ ਪਾਣੀ ਦੀ ਵਰਤੋਂ ਕਰ ਸਕਦੇ ਹੋ ਜੋ 2 ਮਿੰਟ ਲਈ ਉਬਲਿਆ ਗਿਆ ਹੈ ਅਤੇ ਪਾਊਡਰ ਸਿਸ਼ੂਆਂ ਦਾ ਫਾਰਮੂਲਾ ਤਿਆਰ ਕਰਨ ਲਈ ਕਮਰੇ ਦੇ ਤਾਪਮਾਨ 'ਤੇ ਠੰਡਾ ਕੀਤਾ ਗਿਆ ਹੈ। ਫਾਰਮੂਲਾ ਬਣਾਉਣ ਤੋਂ ਬਾਅਦ ਇਸ ਨੂੰ ਤੁਰੰਤ ਵਰਤੋਂ।

ਸਿਸ਼ੂ ਫਾਰਮੂਲਾ ਮਸ਼ੀਨਾਂ ਦੀ ਸਿਫਾਰਸ਼ ਨਹੀਂ ਕੀਤੀ ਜਾਂਦੀ ਕਿਉਂਕਿ ਪਾਣੀ ਨੂੰ ਸੁਰੱਖਿਅਤ ਤਾਪਮਾਨ 'ਤੇ ਨਹੀਂ ਰੱਖਿਆ ਜਾ ਸਕਦਾ।

ਹੈਲਥਲਿੰਕਬੀਸੀ ਫਾਇਲਾਂ ਦੇ ਹੋਰ ਵਿਸ਼ਿਆਂ ਵਾਸਤੇ, [www.HealthLinkBC.ca/healthfiles](http://www.HealthLinkBC.ca/healthfiles) ਤੇ ਜਾਂ ਆਪਣੇ ਸਥਾਨਕ ਪਬਲਿਕ ਹੈਲਥ ਯੂਨਿਟ ਕੋਲ ਜਾਓ। ਬੀ. ਸੀ. ਵਿੱਚ ਸਿਹਤ ਸੰਬੰਧੀ ਨੌਨ-ਐਮਰਜੈਂਸੀ ਜਾਣਕਾਰੀ ਅਤੇ ਸਲਾਹ ਲਈ, [www.HealthLinkBC.ca](http://www.HealthLinkBC.ca) ਤੇ ਜਾਓ ਜਾਂ **8-1-1** (ਟੋਲ ਵੀ) ਤੇ ਫੋਨ ਕਰੋ। ਬਹਿਰੇ ਅਤੇ ਉਚਾ ਸੁਣਨ ਵਾਲਿਆਂ ਦੀ ਸਹਾਇਤਾ ਵਾਸਤੇ, **7-1-1** ਤੇ ਫੋਨ ਕਰੋ। ਬੇਨਤੀ ਕਰਨ ਤੇ 130 ਤੋਂ ਵੱਧ ਭਾਸ਼ਾਵਾਂ ਵਿੱਚ ਅਨੁਵਾਦ ਸੇਵਾਵਾਂ ਉਪਲਬਧ ਹਨ।

ਨਾ-ਖੁੱਲੇ ਫਾਰਮੂਲੇ ਦੇ ਕੈਨਾਂ ਨੂੰ ਠੰਡੀ, ਸੁੱਕੀ ਜਗ੍ਹਾ ਤੇ ਸਟੋਰ ਕਰੋ। ਕੈਨ ਖੋਲ੍ਹਣ ਤੋਂ ਬਾਅਦ, ਠੰਡੀ, ਸੁੱਕੀ ਥਾਂ ਤੇ ਕੈਂਸ ਕੇ ਢੱਕਣ ਬੰਦ ਕਰਕੇ ਸਟੋਰ ਕਰੋ। ਉਨ੍ਹਾਂ ਨੂੰ ਫਰਿੱਜ ਵਿੱਚ ਨਾ ਰੱਖੋ। ਕੈਨ ਖੁੱਲ੍ਹਣ ਤੋਂ ਬਾਅਦ, ਬਾਕੀ ਪਾਊਡਰ ਫਾਰਮੂਲਾ 1 ਮਹੀਨੇ ਦੇ ਅੰਦਰ, ਅਤੇ ਮਿਆਦ ਖਤਮ ਹੋਣ ਦੀ ਸਿਤੀ ਤੋਂ ਪਹਿਲਾਂ ਵਰਤੋਂ। ਜੇ ਤੁਸੀਂ ਸਭ ਤੋਂ ਪਹਿਲਾਂ ਕੰਨੇਟੇਨਰ ਖੋਲ੍ਹਦੇ ਹੋ, ਤਾਂ ਯਾਦ ਰੱਖਣ ਵਿੱਚ ਤੁਹਾਡੀ ਮਦਦ ਕਰਨ ਲਈ ਢੱਕਣ 'ਤੇ ਤਾਰੀਖ ਲਿਖੋ।

ਕਿਸੇ ਵੀ ਸਿਸ਼ੂ ਫਾਰਮੂਲੇ ਨੂੰ ਸੁਰੱਖਿਅਤ ਢੰਗ ਨਾਲ ਸਟੋਰ ਕਰਨ ਲਈ, ਤੁਹਾਡਾ ਫਰਿੱਜ **4°C (39°F)** ਜਾਂ ਉਸਤੇ ਵੱਧ ਠੰਡਾ ਹੋਣਾ ਚਾਹੀਦਾ ਹੈ। ਜੇ ਤੁਸੀਂ ਨਿਸਚਤ ਨਹੀਂ ਹੋ, ਤਾਂ ਫਰਿੱਜ ਬਰਮਾਰੀਟਰ ਦੀ ਵਰਤੋਂ ਕਰੋ।

### ਮੈਂ ਆਪਣੇ ਬੱਚੇ ਨੂੰ ਪਿਲਾਉਣ ਲਈ ਫਾਰਮੂਲਾ ਸਹੀ ਤਾਪਮਾਨ 'ਤੇ ਕਿਵੇਂ ਲਿਆਂਵਾਂ?

ਜੇ ਹੁਣੇ ਹੀ ਬਣਾਇਆ ਗਿਆ ਹੈ, ਤਾਂ ਪਾਊਡਰ ਫਾਰਮੂਲਾ ਤੁਹਾਡੇ ਬੱਚੇ ਨੂੰ ਪਿਲਾਉਣ ਲਈ ਬਹੁਤ ਗਰਮ ਹੈ। ਬੋਤਲ ਨੂੰ ਠੰਡੇ ਚੱਲ ਰਹੇ ਪਾਣੀ ਦੇ ਹੇਠਾਂ ਜਾਂ ਕਟੋਰੇ ਵਿੱਚ ਠੰਡੇ ਪਾਣੀ ਅਤੇ ਬਰਫ਼ ਨਾਲ ਭਰ ਕੇ ਠੰਡਾ ਕਰੋ।

ਫਰਿੱਜ ਵਿੱਚ ਸਟੋਰ ਕੀਤਾ ਫਾਰਮੂਲਾ ਤੁਹਾਡੇ ਬੱਚੇ ਨੂੰ ਫਰਿੱਜ ਤੋਂ ਕੱਢਦੇ ਸਾਰ ਹੀ ਪਿਲਾਇਆ ਜਾ ਸਕਦਾ ਹੈ ਜਾਂ ਪਹਿਲਾਂ ਗਰਮ ਕੀਤਾ ਜਾ ਸਕਦਾ ਹੈ। ਤੁਹਾਡਾ ਬੱਚਾ ਤੁਹਾਨੂੰ ਦੱਸੇਗਾ ਕਿ ਉਹ ਕੀ ਪਸੰਦ ਕਰਦੇ ਹਨ। ਬੋਤਲ ਨੂੰ ਗਰਮ ਚੱਲ ਰਹੇ ਪਾਣੀ ਦੇ ਹੇਠਾਂ ਜਾਂ ਗਰਮ ਪਾਣੀ ਦੇ ਇੱਕ ਕਟੋਰੇ ਵਿੱਚ 15 ਮਿੰਟਾਂ ਤੱਕ ਪਾ ਕੇ ਗਰਮ ਕਰੋ। ਇਹ ਸੁਨਿਸ਼ਚਿਤ ਕਰੋ ਕਿ ਬੋਤਲ ਦੀ ਰਿੰਗ ਅਤੇ ਨਿੱਪਲ ਨਲਕੇ ਦੇ ਪਾਣੀ ਤੋਂ ਗਿੱਲੇ ਨਾ ਹੋਣ।

ਬੋਤਲ ਨੂੰ 1 ਤੋਂ 2 ਵਾਰ ਹਿਲਾ ਕੇ ਤਾਪਮਾਨ ਜਾਂਚੋ ਅਤੇ ਫਾਰਮੂਲੇ ਦੀਆਂ ਕੁੱਝ ਬੂਚਿਆਂ ਆਪਣੀ ਗੁੱਟ ਦੇ ਅੰਦਰਲੇ ਭਾਗ 'ਤੇ ਪਾਓ। ਜੇ ਫਾਰਮੂਲਾ ਕੋਸਾ ਮਹਿਸੂਸ ਹੁੰਦਾ ਹੈ, ਪਰ ਗਰਮ ਨਹੀਂ, ਤਾਂ ਤੁਸੀਂ ਇਸ ਨੂੰ ਆਪਣੇ ਬੱਚੇ ਨੂੰ ਪਿਲਾ ਸਕਦੇ ਹੋ।

ਫਾਰਮੂਲੇ ਨੂੰ ਮਾਈਕ੍ਰੋਵੇਵ ਵਿੱਚ ਗਰਮ ਨਾ ਕਰੋ। ਮਾਈਕ੍ਰੋਵੇਵ ਇਕਸਾਰ ਗਰਮ ਨਹੀਂ ਕਰਦੇ ਅਤੇ ਗਰਮ ਸਥਾਨ ਬਣਾਉਂਦੇ ਹਨ। ਫਾਰਮੂਲੇ ਵਿੱਚ ਗਰਮ ਸਥਾਨ ਤੁਹਾਡੇ ਬੱਚੇ ਦੇ ਮੂੰਹ ਨੂੰ ਸਾੜ ਸਕਦੇ ਹਨ।

ਇਕ ਵਾਰ ਜਦੋਂ ਤੁਸੀਂ ਪਿਲਾਉਣਾ ਸ਼ੁਰੂ ਕਰਦੇ ਹੋ, ਤਾਂ 2 ਘੰਟਿਆਂ ਦੇ ਅੰਦਰ ਬੋਤਲ ਦੀ ਵਰਤੋਂ ਕਰੋ। ਕੋਈ ਵੀ ਬਚਿਆ ਫਾਰਮੂਲਾ ਸੁੱਟ ਦਿਓ। ਕਿਸੇ ਫੀਡ ਦੇ ਦੌਰਾਨ ਫਾਰਮੂਲੇ ਨੂੰ ਮੁੜ ਗਰਮ ਨਾ ਕਰੋ ਜਾਂ ਅੰਸ਼ਕ ਤੌਰ 'ਤੇ ਵਰਤੀ ਜਾਂਦੀ ਬੋਤਲ ਨੂੰ ਫਰਿੱਜ ਵਿੱਚ ਨਾ ਰੱਖੋ।

### ਮੈਂ ਆਪਣੇ ਬੱਚੇ ਨੂੰ ਘਰ ਤੋਂ ਦੂਰ ਕਿਵੇਂ ਖੁਆ ਸਕਦੀ/ਦਾ ਹਾਂ?

ਜੇ ਤੁਸੀਂ 2 ਘੰਟੇ ਜਾਂ ਇਸਤੇ ਘੱਟ ਦੂਰ ਰਹਿਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤਿਆਰ ਫਾਰਮੂਲਾ ਇਕ ਇੰਸੂਲੇਟਡ ਬੈਗ ਜਾਂ ਕੂਲਰ ਵਿੱਚ ਬਰਫ਼ ਦੇ ਪੈਕ ਨਾਲ ਰੱਖੋ। 2 ਘੰਟੇ ਦੇ ਅੰਦਰ ਫਾਰਮੂਲਾ ਦੀ ਵਰਤੋਂ ਕਰੋ।

ਜੇ ਤੁਸੀਂ 2 ਘੰਟਿਆਂ ਤੋਂ ਵੱਧ ਸਮੇਂ ਲਈ ਘਰ ਤੋਂ ਦੂਰ ਰਹਿਣ ਦੀ ਯੋਜਨਾ ਬਣਾਉਂਦੇ ਹੋ, ਤਾਂ ਸਭ ਤੋਂ ਸੁਰੱਖਿਅਤ ਵਿਕਲਪ ਇਹ ਹੈ ਕਿ ਤੁਸੀਂ ਆਪਣੇ ਨਾਲ ਪਿਲਾਉਣ-ਲਈ-ਤਿਆਰ ਫਾਰਮੂਲਾ ਲਿਆਓ।

### ਹੋਰ ਜਾਣਕਾਰੀ ਲਈ

ਬੱਚਿਆਂ ਨੂੰ ਖੁਆਉਣ ਬਾਰੇ ਹੋਰ ਜਾਣਨ ਲਈ, ਵੇਖੋ:  
**ਬੱਚੇ ਦਾ ਸਭ ਤੋਂ ਵਧੀਆ ਮੌਕਾ** (Baby's Best Chance).